

ਮਾਝ ਮਹਲਾ ੩ ॥

Maajh, Third Mehl:

ਸੇ ਸਚਿ ਲਾਗੇ ਜੋ ਤੁਧੁ ਭਾਏ ॥

Those who please You are linked to the Truth.

ਸਦਾ ਸਚੁ ਸੇਵਹਿ ਸਹਜ ਸੁਭਾਏ ॥

They serve the True One forever, with intuitive ease.

ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥੧॥

Through the True Word of the Shabad, they praise the True One, and they merge in the merging of Truth. ||1||

ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥

I am a sacrifice, my soul is a sacrifice, to those who praise the True One.

ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥੧॥ ਰਹਾਉ ॥

Those who meditate on the True One are attuned to Truth; they are absorbed into the Truest of the True. ||1||Pause||

ਜਹ ਦੇਖਾ ਸਚੁ ਸਭਨੀ ਥਾਈ ॥

The True One is everywhere, wherever I look.

ਗੁਰ ਪਰਸਾਦੀ ਮੰਨਿ ਵਸਾਈ ॥

By Guru's Grace, I enshrine Him in my mind.

ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ ਆਖਿ ਵਖਾਨਣਿਆ ॥੨॥

True are the bodies of those whose tongues are attuned to Truth. They hear the Truth, and speak it with their mouths. ||2||

ਮਨਸਾ ਮਾਰਿ ਸਚਿ ਸਮਾਣੀ ॥

Subduing their desires, they merge with the True One;

ਇਨਿ ਮਨਿ ਡੀਠੀ ਸਭ ਆਵਣ ਜਾਣੀ ॥

they see in their minds that everyone comes and goes in reincarnation.

ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥੩॥

Serving the True Guru, they become stable forever, and they obtain their dwelling in the home of the self. ||3||

ਗੁਰ ਕੈ ਸਬਦਿ ਰਿਦੈ ਦਿਖਾਇਆ ॥

Through the Word of the Guru's Shabad, the Lord is seen within one's own heart.

ਮਾਇਆ ਮੋਹੁ ਸਬਦਿ ਜਲਾਇਆ ॥

Through the Shabad, I have burned my emotional attachment to Maya.

ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥੪॥

I gaze upon the Truest of the True, and I praise Him. Through the Word of the Guru's Shabad, I obtain the True One. ||4||

ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥

Those who are attuned to Truth are blessed with the Love of the True One.

ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥

Those who praise the Lord's Name are very fortunate.

ਸਚੈ ਸਬਦਿ ਆਪਿ ਮਿਲਾਏ ਸਤਸੰਗਤਿ ਸਚੁ ਗੁਣ ਗਾਵਣਿਆ ॥੫॥

Through the Word of His Shabad, the True One blends with Himself, those who join the True Congregation and sing the Glorious Praises of the True One. ||5||

ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥

We could read the account of the Lord, if He were in any account.

ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥

He is Inaccessible and Incomprehensible; through the Shabad, understanding is obtained.

ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥੬॥

Night and day, praise the True Word of the Shabad. There is no other way to know His Worth. ||6||

ਪੜਿ ਪੜਿ ਥਾਕੇ ਸਾਂਤਿ ਨ ਆਈ ॥

People read and recite until they grow weary, but they do not find peace.

ਤ੍ਰਿਸਨਾ ਜਾਲੇ ਸੁਧਿ ਨ ਕਾਈ ॥

Consumed by desire, they have no understanding at all.

ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥੭॥

They purchase poison, and they are thirsty with their fascination for poison.  
Telling lies, they eat poison. ||7||

ਗੁਰ ਪਰਸਾਦੀ ਏਕੋ ਜਾਣਾ ॥

By Guru's Grace, I know the One.

ਦੂਜਾ ਮਾਰਿ ਮਨੁ ਸਚਿ ਸਮਾਣਾ ॥

Subduing my sense of duality, my mind is absorbed into the True One.

ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ ॥੮॥੧੭॥੧੮॥

O Nanak, the One Name is pervading deep within my mind; by Guru's Grace, I  
receive it. ||8||17||18||